

ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥

I honor and obey the Saints, and punish the wicked; this is my duty as God's police officer.

ਦਿਵਸ ਰੈਨਿ ਤੇਰੇ ਪਾਉ ਪਲੇਸਉ ਕੇਸ ਚਵਰ ਕਰਿ ਫੇਰੀ ॥੧॥

Day and night, I wash Your feet, Lord; I wave my hair as the chauree, to brush away the flies. ||1||

ਹਮ ਕੂਕਰ ਤੇਰੇ ਦਰਬਾਰਿ ॥

I am a dog at Your Court, Lord.

ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥

I open my snout and bark before it. ||1||Pause||

ਪੂਰਬ ਜਨਮ ਹਮ ਤੁਮ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥

In my past life, I was Your servant; now, I cannot leave You.

ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥

The celestial sound current resounds at Your Door. Your insignia is stamped upon my forehead. ||2||

ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥

Those who are branded with Your brand fight bravely in battle; those without Your brand run away.

ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥

One who becomes a Holy person, appreciates the value of devotional worship to the Lord. The Lord places him in His treasury. ||3||

ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥

In the fortress is the chamber; by contemplative meditation it becomes the supreme chamber.

ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹਾਰਿ ॥੪॥

The Guru has blessed Kabear with the commodity, saying, "Take this commodity; cherish it and keep it secure". ||4||

ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥

Kabeer gives it to the world, but he alone receives it, upon whose forehead such destiny is recorded.

ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੇਹਾਗੁ ॥੫॥੪॥

Permanent is the marriage, of one who receives this ambrosial essence.
||5||4||